

ਕੋਟਿ ਸੂਰ ਜਾ ਕੈ ਪਰਗਾਸ ॥
Millions of suns shine for Him,

ਕੋਟਿ ਮਹਾਦੇਵ ਅਰੁ ਕਬਿਲਾਸ ॥
millions of Shivas and Kailash mountains.

ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥
Millions of Durga goddesses massage His Feet.

ਬ੍ਰਹਮਾ ਕੋਟਿ ਬੇਦ ਉਚਰੈ ॥੧॥
Millions of Brahmas chant the Vedas for Him. ||1||

ਜਉ ਜਾਚਉ ਤਉ ਕੇਵਲ ਰਾਮ ॥
When I beg, I beg only from the Lord.

ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥
I have nothing to do with any other deities. ||1||Pause||

ਕੋਟਿ ਚੰਦ੍ਰਮੇ ਕਰਹਿ ਚਰਾਕ ॥
Millions of moons twinkle in the sky.

ਸੁਰ ਤੇਤੀਸਉ ਜੇਵਹਿ ਪਾਕ ॥
Three hundred thirty million gods eat the Lord's offerings.

ਨਵ ਗ੍ਰਹ ਕੋਟਿ ਠਾਢੇ ਦਰਬਾਰ ॥
The nine stars, a million times over, stand at His Door.

ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥
Millions of Righteous Judges of Dharma are His gate-keepers. ||2||

ਪਵਨ ਕੋਟਿ ਚਉਬਾਰੇ ਫਿਰਹਿ ॥
Millions of winds blow around Him in the four directions.

ਬਾਸਕ ਕੋਟਿ ਸੇਜ ਬਿਸਥਰਹਿ ॥
Millions of serpents prepare His bed.

ਸਮੁੰਦ ਕੋਟਿ ਜਾ ਕੇ ਪਾਨੀਹਾਰ ॥
Millions of oceans are His water-carriers.

ਰੋਮਾਵਲਿ ਕੋਟਿ ਅਠਾਰਹ ਭਾਰ ॥੩॥

The eighteen million loads of vegetation are His Hair. ||3||

ਕੋਟਿ ਕਮੇਰ ਭਰਹਿ ਭੰਡਾਰ ॥

Millions of treasurers fill His Treasury.

ਕੋਟਿਕ ਲਖਿਮੀ ਕਰੈ ਸੀਗਾਰ ॥

Millions of Lakshmis adorn themselves for Him.

ਕੋਟਿਕ ਪਾਪ ਪੁੰਨ ਬਹੁ ਹਿਰਹਿ ॥

Many millions of vices and virtues look up to Him.

ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥

Millions of Indras serve Him. ||4||

ਛਪਨ ਕੋਟਿ ਜਾ ਕੈ ਪ੍ਰਤਿਹਾਰ ॥

Fifty-six million clouds are His.

ਨਗਰੀ ਨਗਰੀ ਖਿਅਤ ਅਪਾਰ ॥

In each and every village, His infinite fame has spread.

ਲਟ ਛੂਟੀ ਵਰਤੈ ਬਿਕਰਾਲ ॥

Wild demons with dishevelled hair move about.

ਕੋਟਿ ਕਲਾ ਖੇਲੈ ਗੋਪਾਲ ॥੫॥

The Lord plays in countless ways. ||5||

ਕੋਟਿ ਜਗ ਜਾ ਕੈ ਦਰਬਾਰ ॥

Millions of charitable feasts are held in His Court,

ਗੰਧੂਬ ਕੋਟਿ ਕਰਹਿ ਜੈਕਾਰ ॥

and millions of celestial singers celebrate His victory.

ਬਿਦਿਆ ਕੋਟਿ ਸਭੈ ਗੁਨ ਕਹੈ ॥

Millions of sciences all sing His Praises.

ਤਉ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥

Even so, the limits of the Supreme Lord God cannot be found. ||6||

ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥

Rama, with millions of monkeys, conquered Raawan's army.

ਸਹਸ ਕੋਟਿ ਬਹੁ ਕਹਤ ਪੁਰਾਨ ॥

Billions of Puraanas greatly praise Him;

ਦੁਰਜੋਧਨ ਕਾ ਮਥਿਆ ਮਾਨੁ ॥੭॥

He humbled the pride of Duyodhan. ||7||

ਕੰਦੂਪ ਕੋਟਿ ਜਾ ਕੈ ਲਵੈ ਨ ਧਰਹਿ ॥

Millions of gods of love cannot compete with Him.

ਅੰਤਰ ਅੰਤਰਿ ਮਨਸਾ ਹਰਹਿ ॥

He steals the hearts of mortal beings.

ਕਹਿ ਕਬੀਰ ਸੁਨਿ ਸਾਰਿਗਪਾਨ ॥

Says Kabeer, please hear me, O Lord of the World.

ਦੇਹਿ ਅਭੈ ਪਦੁ ਮਾਂਗਉ ਦਾਨ ॥੮॥੧੮॥੨੦॥

I beg for the blessing of fearless dignity. ||8||2||18||20||